

ਸਿਰੀਰਾਗੁ ਮਹਲਾ ੫ ॥

Siree Raag, Fifth Mehl:

ਘੜੀ ਮੁਹਤ ਕਾ ਪਾਹੁਣਾ ਕਾਜ ਸਵਾਰਣਹਾਰੁ ॥

For a brief moment, man is a guest of the Lord; he tries to resolve his affairs.

ਮਾਇਆ ਕਾਮਿ ਵਿਆਪਿਆ ਸਮਝੈ ਨਾਹੀ ਗਾਵਾਰੁ ॥

Engrossed in Maya and sexual desire, the fool does not understand.

ਉਠਿ ਚਲਿਆ ਪਛੁਤਾਇਆ ਪਰਿਆ ਵਸਿ ਜੰਦਾਰ ॥੧॥

He arises and departs with regret, and falls into the clutches of the Messenger of Death. ||1||

ਅੰਧੇ ਤੂੰ ਬੈਠਾ ਕੰਧੀ ਪਾਹਿ ॥

You are sitting on the collapsing riverbank-are you blind?

ਜੇ ਹੋਵੀ ਪੂਰਬਿ ਲਿਖਿਆ ਤਾ ਗੁਰ ਕਾ ਬਚਨੁ ਕਮਾਹਿ ॥੧॥ ਰਹਾਉ ॥

If you are so pre-destined, then act according to the Guru's Teachings. ||1||Pause||

ਹਰੀ ਨਾਹੀ ਨਹ ਡਡੁਰੀ ਪਕੀ ਵਢਣਹਾਰ ॥

The Reaper does not look upon any as unripe, half-ripe or fully ripe.

ਲੈ ਲੈ ਦਾਤ ਪਹੁਤਿਆ ਲਾਵੇ ਕਰਿ ਤਈਆਰੁ ॥

Picking up and wielding their sickles, the harvesters arrive.

ਜਾ ਹੋਆ ਹੁਕਮੁ ਕਿਰਸਾਣ ਦਾ ਤਾ ਲੁਣਿ ਮਿਣਿਆ ਖੇਤਾਰੁ ॥੨॥

When the landlord gives the order, they cut and measure the crop. ||2||

ਪਹਿਲਾ ਪਹਰੁ ਧੰਧੈ ਗਇਆ ਦੂਜੈ ਭਰਿ ਸੋਇਆ ॥

The first watch of the night passes away in worthless affairs, and the second passes in deep sleep.

ਤੀਜੈ ਝਾਖ ਝਖਾਇਆ ਚਉਥੈ ਭੋਰੁ ਭਇਆ ॥

In the third, they babble nonsense, and when the fourth watch comes, the day of death has arrived.

ਕਦ ਹੀ ਚਿਤਿ ਨ ਆਇਓ ਜਿਨਿ ਜੀਉ ਪਿੰਡੁ ਦੀਆ ॥੩॥

The thought of the One who bestows body and soul never enters the mind.
||3||

ਸਾਧਸੰਗਤਿ ਕਉ ਵਾਰਿਆ ਜੀਉ ਕੀਆ ਕੁਰਬਾਣੁ ॥

I am devoted to the Saadh Sangat, the Company of the Holy; I sacrifice my soul to them.

ਜਿਸ ਤੇ ਸੋਝੀ ਮਨਿ ਪਈ ਮਿਲਿਆ ਪੁਰਖੁ ਸੁਜਾਣੁ ॥

Through them, understanding has entered my mind, and I have met the All-knowing Lord God.

ਨਾਨਕ ਡਿਠਾ ਸਦਾ ਨਾਲਿ ਹਰਿ ਅੰਤਰਜਾਮੀ ਜਾਣੁ ॥੪॥੪॥੭੪॥

Nanak sees the Lord always with him-the Lord, the Inner-knower, the Searcher of hearts. ||4||4||74||